

ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥

Thirty-Five Steps Of Gauree Gwaarayree. ||

ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ

Raag Gauree Gwaarayree, Ashtapadees Of Kabeer Jee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸੁਖੁ ਮਾਂਗਤ ਦੁਖੁ ਆਰੈ ਆਵੈ ॥

People beg for pleasure, but pain comes instead.

ਸੇ ਸੁਖੁ ਹਮਰੁ ਨ ਮਾਂਗਿਆ ਭਾਵੈ ॥੧॥

I would rather not beg for that pleasure. ||1||

ਬਿਖਿਆ ਅਜਹੁ ਸੁਰਤਿ ਸੁਖ ਆਸਾ ॥

People are involved in corruption, but still, they hope for pleasure.

ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥

How will they find their home in the Sovereign Lord King? ||1||Pause||

ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥

Even Shiva and Brahma are afraid of this pleasure,

ਸੇ ਸੁਖੁ ਹਮਰੁ ਸਾਚੁ ਕਰਿ ਜਾਨਾ ॥੨॥

but I have judged that pleasure to be true. ||2||

ਸਨਕਾਦਿਕ ਨਾਰਦ ਮੁਨਿ ਸੇਖਾ ॥

Even sages like Sanak and Naarad, and the thousand-headed serpent,

ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥

did not see the mind within the body. ||3||

ਇਸੁ ਮਨ ਕਉ ਕੋਈ ਖੋਜਹੁ ਭਾਈ ॥

Anyone can search for this mind, O Siblings of Destiny.

ਤਨ ਛੁਟੇ ਮਨੁ ਕਹਾ ਸਮਾਈ ॥੪॥

When it escapes from the body, where does the mind go? ||4||

ਗੁਰ ਪਰਸਾਦੀ ਜੈਦੇਉ ਨਾਮਾਂ ॥

By Guru's Grace, Jai Dayv and Naam Dayv

ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥

came to know this, through loving devotional worship of the Lord. ||5||

ਇਸੁ ਮਨ ਕਉ ਨਹੀ ਆਵਨ ਜਾਨਾ ॥

This mind does not come or go.

ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥

One whose doubt is dispelled, knows the Truth. ||6||

ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥

This mind has no form or outline.

ਹੁਕਮੇ ਹੋਇਆ ਹੁਕਮੁ ਬੁਝਿ ਸਮਾਈ ॥੭॥

By God's Command it was created; understanding God's Command, it will be absorbed into Him again. ||7||

ਇਸ ਮਨ ਕਾ ਕੋਈ ਜਾਨੈ ਭੇਉ ॥

Does anyone know the secret of this mind?

ਇਹ ਮਨਿ ਲੀਣ ਭਏ ਸੁਖਦੇਉ ॥੮॥

This mind shall merge into the Lord, the Giver of peace and pleasure. ||8||

ਜੀਉ ਏਕੁ ਅਰੁ ਸਗਲ ਸਰੀਰਾ ॥

There is One Soul, and it pervades all bodies.

ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥

Kabeer dwells upon this Mind. ||9||1||36||